

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ), ਪੰਜਾਬ

ਹੁਕਮ ਨੰ (3061ਸਰਰ) 13/10-17ਆ2(3) ਕੋ:ਸੈਲ(2)

ਮਿਤੀ : 21-02-2017

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ਕਰਮਚਾਰੀ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਸੂਰੀ ਹੇਠ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਗੱਲੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਨੱਛਤਰ ਸਿੰਘ ,ਰਿਟਾ ਡੀ.ਪੀ.ਐਸ.ਸ.ਸ ਕੰਮੇਆਣਾ ਜ਼ਿਲ੍ਹਾ ਫਰੀਦਕੋਟ।	ਰੁ:54,491/- (ਕੇਵਲ ਚੁੰਜਾ ਹਜ਼ਾਰ ਚਾਰ ਸੌ ਇੱਕਾਨਵੇਂ ਰੁਪਏ।	ਨੱਛਤਰ ਸਿੰਘ	ਖੁਦ	ਮਿਤੀ 12-11-15 ਤੋਂ 22-11-15 ਤੱਕ ਡੀ.ਐਮ.ਸੀ. ਲੁਧਿਆਣਾ।

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜ਼ਿਲ੍ਹਾ ਸਿਖਿਆ ਅਫਸਰ (ਸੈ.ਸਿ):/ ਸਕੂਲ ਮੁੱਖੀ ਆਪਣੀ ਪੱਧਰ ਤੇ ਕਰਨਗੇ।
- ਕਿ ਕਲੇਮ ਕਿਸੇ ਪ੍ਰਾਈਵੇਟ/ ਸਰਕਾਰੀ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੱਧਤਾ ਹੈ ਕਿ ਇਸ ਮੰਨਸੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੋਰਾਨ ਖਰਚ ਕੀਤਾ ਜਾਵੇਗਾ।
- ਇਸ ਮੱਦ ਅਧੀਨ ਰਾਸ਼ੀ ਉਪਲੋਖ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੋਖ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿਵੇਦਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ ” 2235- ਸੋਸਲ ਸਕਿਊਰਟੀ ਐਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੈਨਸ਼ਨਰਜ਼-03- ਗੀਇਥਰਸਮੈਟ ਆਫ ਮੈਡੀਕਲ ਐਕਸਪੈਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ ਸਾਲ 2016-17 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਸੁਖਦੇਵ ਸਿੰਘ  
ਡਾਇਰੈਕਟਰ ਸਿਖਿਆ ਵਿਭਾਗ (ਸੈ.ਸਿ) ਪੰਜਾਬ

ਪਿੱਠ ਅੰਕਣ ਨੰ: ਉਕਤ ੨੧੯੧ -੧੯

ਮਿਤੀ :- ੨੩-੨-੨੦੧੮

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

- ਗਜ਼ਟਰੱਡ
- ਮਹਾਂਲੇਖਾਕਾਰ , ਪੰਜਾਬ, ਚੰਡੀਗੜ੍ਹ।
  - ਜ਼ਿਲਾ ਸਿਖਿਆ ਅਫਸਰ (ਸੈ.ਸਿ) ਜ਼ਿਲ੍ਹਾ ਫਰੀਦਕੋਟ ਨੂੰ ਉਹਨਾਂ ਦੇ ਪੱਤਰ ਲ-2/2016/ 6317-18 ਮਿਤੀ 11.01.17 ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਸੂਰੀ ਨਾਲ ਨੱਥੀ ਕਰਕੇ ਭੇਜਦੇ ਹੋਏ ਲਿਖਿਆ ਜਾਂਦਾ ਹੈ ਕਿ ਇਸ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜ਼ਿਲਾ ਖਜਾਨਾ ਅਫਸਰ, ਜ਼ਿਲ੍ਹਾ ਫਰੀਦਕੋਟ।
  - ਪੰਜਾਬ/ ਮੁਖ ਅਧਿਕਾਰੀ/ ਕੰਮੇਆਣਾ ਜ਼ਿਲ੍ਹਾ ਫਰੀਦਕੋਟ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਮੰਨਸੂਰੀ ਦੀ ਕਾਧੀ ਸਬੰਧਤ ਦੇ ਘਰ ਦੇ ਪਤੇ ਤੇ ਭੇਜਨਾ ਯਕੀਨੀ ਬਣਾਇਆ ਜਾਵੇ।

ਸੁਪਰਫੀਟ ਕੋਆਰਡੀਨੇਸ਼ਨ ਸੈਲ